

ਬਿਲਾਵਲੁ ॥

Bilaaval:

ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥

The illusion of birth and death is gone; I lovingly focus on the Lord of the Universe.

ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥

In my life, I am absorbed in deep silent meditation; the Guru's Teachings have awakened me. ||1||Pause||

ਕਾਸੀ ਤੇ ਧੁਨਿ ਉਪਜੈ ਧੁਨਿ ਕਾਸੀ ਜਾਈ ॥

The sound made from bronze, that sound goes into the bronze again.

ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥

But when the bronze is broken, O Pandit, O religious scholar, where does the sound go then? ||1||

ਤ੍ਰਿਕੂਟੀ ਸੰਧਿ ਮੈ ਪੇਖਿਆ ਘਟ ਹੁ ਘਟ ਜਾਗੀ ॥

I gaze upon the world, the confluence of the three qualities; God is awake and aware in each and every heart.

ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥

Such is the understanding revealed to me; within my heart, I have become a detached renunciate. ||2||

ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥

I have come to know my own self, and my light has merged in the Light.

ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥

Says Kabeer, now I know the Lord of the Universe, and my mind is satisfied. ||3||11||